

## 6 ਸਾਧਾਰਣ ਕਦਮ



### 1. ਰਜਿਸਟਰ ਕਰੋ

[vic.gov.au/workingforvictoria](http://vic.gov.au/workingforvictoria) ਉੱਤੇ ਜਾਓ।

ਚੁਣੇ 'ਮੈਂ ਕੰਮ ਲੱਭ ਰਿਹਾ ਹਾਂ'।

'ਕੰਮ ਲਈ ਅਰਜ਼ੀ ਦਿਓ' ਉੱਤੇ ਕਲਿੱਕ ਕਰੋ।

ਇਹ ਤੁਹਾਨੂੰ Sidekicker ਰਾਹੀਂ ਚਲਾਏ ਜਾ ਰਹੇ ਵਿਕਟੋਰੀਆ ਦੇ ਨੌਕਰੀਆਂ ਦੇ ਬਾਜ਼ਾਰ ਦੇ ਵੱਲ ਲੈ ਜਾਵੇਗਾ।



### 2. ਆਪਣਾ ਖਾਤਾ ਬਣਾਓ

ਆਪਣੇ ਵੇਰਵੇ ਦਾਖਲ ਕਰੋ, ਜਿਸ ਵਿੱਚ ਸਹੀ ਫ਼ੋਨ ਅਤੇ ਈਮੇਲ ਵੀ ਸ਼ਾਮਲ ਹਨ।

'ਰਜਿਸਟ੍ਰੇਸ਼ਨ ਸ਼ੁਰੂ ਕਰੋ' ਚੁਣੋ।




### 3. ਆਪਣੇ ਕੰਮਕਰਨ ਦੇ ਅਧਿਕਾਰਾਂ ਬਾਰੇ ਸਾਨੂੰ ਦੱਸੋ

ਤੁਹਾਨੂੰ ਯੋਗ ਹੋਣ ਲਈ ਆਸਟਰੇਲੀਆ ਦੇ ਕੰਮਕਾਰੀ ਅਧਿਕਾਰਾਂ ਦੀ ਲੋੜ ਹੈ।

ਜੇ ਤੁਸੀਂ ਕਿਸੇ ਵੀਜ਼ੇ ਉੱਤੇ ਹੋ, ਤਾਂ ਜਾਂਚ ਕਰੋ ਕਿ ਕੀ ਤੁਹਾਡੇ ਕੰਮ ਕਰਨ ਦੇ ਘੰਟਿਆਂ ਦੀ ਸੀਮਾ ਹੈ।

ਤੁਸੀਂ ਸਾਨੂੰ ਦੱਸ ਸਕਦੇ ਹੋ ਕਿ ਤੁਸੀਂ ਹਫ਼ਤੇ ਵਿੱਚ ਕਿੰਨੇ ਘੰਟੇ ਕੰਮ ਕਰ ਸਕਦੇ ਹੋ, ਅਤੇ ਤੁਸੀਂ ਕਿੰਨੇ ਸਮੇਂ ਤੋਂ ਕੰਮ ਦੀ ਤਲਾਸ਼ ਕਰ ਰਹੇ ਹੋ।



### 4. ਰੁਜ਼ਗਾਰ ਦਾ ਇਤਿਹਾਸ ਅਤੇ ਯੋਗਤਾਵਾਂ

ਇੱਥੇ ਤੁਹਾਨੂੰ ਸੰਭਾਵੀ ਰੁਜ਼ਗਾਰਦਾਤਿਆਂ ਨੂੰ ਆਪਣੇ ਹੁਨਰਾਂ ਅਤੇ ਤਜਰਬੇ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ।

ਇਹ ਯਕੀਨੀ ਬਣਾਉਣ ਲਈ ਕਿ ਤੁਸੀਂ ਉਹਨਾਂ ਸਾਰੀਆਂ ਨੈਕਰੀਆਂ ਨਾਲ ਜੁੜੇ ਹੋਏ ਹੋ, ਜੋ ਤੁਹਾਡੇ ਵਾਸਤੇ ਸਹੀ ਹਨ, ਇਸ ਲਈ ਵੱਧ ਤੋਂ ਵੱਧ ਵਿਸਥਾਰ ਸ਼ਾਮਲ ਕਰੋ।

ਆਪਣੇ **ਸਿੱਖਿਆ ਦੇ ਪੱਧਰ** ਦੀ ਚੋਣ ਕਰੋ। ਤੁਹਾਨੂੰ ਆਪਣੀਆਂ ਯੋਗਤਾਵਾਂ ਬਾਰੇ ਹੋਰ ਵਿਸਥਾਰ ਦਰਜ ਕਰਨ ਲਈ ਕਿਹਾ ਜਾ ਸਕਦਾ ਹੈ।

ਨੈਕਰੀਆਂ ਦੀ ਕਿਸਮ ਅਤੇ ਉਦਯੋਗ ਸਮੇਤ, ਉਹਨਾਂ ਨੈਕਰੀਆਂ ਦੀ ਸੂਚੀ ਬਣਾਓ ਜੋ ਤੁਹਾਡੇ ਕੋਲ ਸਨ। ਉਦਾਹਰਣਾਂ ਲਈ **'ਆਮ ਭੂਮਿਕਾਵਾਂ'** ਨੂੰ ਵੇਖੋ।

ਪਿਛਲੀਆਂ ਨੈਕਰੀਆਂ ਨੂੰ ਸ਼ਾਮਲ ਕਰਨ ਲਈ **'ਤਜਰਬਾ ਸ਼ਾਮਲ ਕਰੋ'** ਉੱਤੇ ਕਲਿੱਕ ਕਰੋ। ਜਿੰਨ੍ਹਾਂ ਵੀ ਕਰ ਸਕੇ ਵੱਧ ਤੋਂ ਵੱਧ ਨੈਕਰੀਆਂ ਅਤੇ ਉਦਯੋਗਾਂ ਨੂੰ ਸ਼ਾਮਲ ਕਰੋ – ਇਹ ਰੁਜ਼ਗਾਰਦਾਤਿਆਂ ਨੂੰ ਤੁਹਾਡੇ ਸਾਰੇ ਤਜਰਬਿਆਂ ਨੂੰ ਵੇਖਣ ਵਿੱਚ ਮਦਦ ਕਰਦਾ ਹੈ ਅਤੇ ਤੁਹਾਨੂੰ ਨੈਕਰੀ ਦੇ ਮੌਕਿਆਂ ਦੇ ਨਾਲ ਮੇਲਣ ਵਿੱਚ ਵਾਧਾ ਕਰਦਾ ਹੈ।

ਤੁਸੀਂ ਇਹ ਵੀ ਕਹਿ ਸਕਦੇ ਹੋ ਕਿ ਕੀ ਤੁਸੀਂ ਕਿਸੇ ਅਜਿਹੇ ਉਦਯੋਗ ਵਿੱਚ ਕੰਮ ਕਰਨ ਵਿੱਚ ਦਿਲਚਸਪੀ ਰੱਖਦੇ ਹੋ ਜਿਸ ਵਿੱਚ ਤੁਸੀਂ ਪਹਿਲਾਂ ਕੰਮ ਨਹੀਂ ਕੀਤਾ ਹੈ।



### 5. ਵਿਭਿੰਨਤਾ ਅਤੇ ਸ਼ਮੂਲੀਅਤ

ਸਾਨੂੰ ਆਪਣੇ ਬਾਰੇ ਅਤੇ ਆਪਣੇ ਪਿਛੋਕੜ ਬਾਰੇ ਵਧੇਰੇ ਦੱਸੋ। ਇਹ ਸਾਨੂੰ ਵਧੇਰੇ ਸਮਝਣ ਵਿੱਚ ਮਦਦ ਕਰਦਾ ਹੈ ਕਿ Working for Victoria ਕਿਸ ਦੀ ਸਹਾਇਤਾ ਕਰ ਰਿਹਾ ਹੈ, ਇਹ ਯਕੀਨੀ ਬਣਾਉਣ ਲਈ ਕਿ ਅਸੀਂ ਲੋੜੀਂਦੀ ਜਾਣਕਾਰੀ ਅਤੇ ਸੇਵਾਵਾਂ ਦੀ ਪੇਸ਼ਕਸ਼ ਕਰਦੇ ਹਾਂ।

ਤੁਹਾਨੂੰ ਇਹਨਾਂ ਸਵਾਲਾਂ ਦਾ ਜਵਾਬ ਦੇਣ ਦੀ ਲੋੜ ਨਹੀਂ ਹੈ। ਜੇ ਤੁਸੀਂ ਅਜਿਹਾ ਕਰਦੇ ਹੋ, ਤਾਂ ਤੁਹਾਡੇ ਵੱਲੋਂ ਪ੍ਰਦਾਨ ਕੀਤੇ ਕੋਈ ਵੀ ਵੇਰਵੇ **ਗੁਪਤ** ਹਨ ਅਤੇ ਰੁਜ਼ਗਾਰਦਾਤਿਆਂ ਨਾਲ ਸਾਂਝੇ ਨਹੀਂ ਕੀਤੇ ਜਾਂਦੇ ਹਨ।



### 6. ਅਰਜ਼ੀ ਮਿਲ ਗਈ ਹੈ

ਇੱਕ ਵਾਰ ਜਦ ਤੁਸੀਂ ਫਾਰਮ ਨੂੰ ਪੂਰਾ ਕਰ ਲੈਂਦੇ ਹੋ, ਤਾਂ ਇੱਕ ਸੁਨੇਹਾ ਪੁਸ਼ਟੀ ਕਰੇਗਾ ਕਿ ਤੁਹਾਡੀ ਅਰਜ਼ੀ ਪ੍ਰਾਪਤ ਹੋ ਗਈ ਹੈ।

ਇੱਕ ਵਾਰ ਜਦ ਤੁਹਾਡਾ ਖਾਤਾ ਵਰਤਣ ਲਈ ਤਿਆਰ ਹੋ ਜਾਂਦਾ ਹੈ ਤਾਂ ਅਸੀਂ ਤੁਹਾਨੂੰ ਇੱਕ ਈਮੇਲ ਭੇਜਾਂਗੇ। ਫਿਰ ਤੁਸੀਂ ਵੇਖਣਾ ਅਤੇ **ਨੈਕਰੀਆਂ ਵਾਸਤੇ ਅਰਜ਼ੀ** ਦੇਣੀ ਸ਼ੁਰੂ ਕਰ ਸਕਦੇ ਹੋ।